

ਗਉੜੀ ਮਹਲਾ ੫ ਮਾਂਝ ॥

Gauree, Fifth Mehl, Maajh:

ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥

The Destroyer of sorrow is Your Name, Lord; the Destroyer of sorrow is Your Name.

ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥

Twenty-four hours a day, dwell upon the wisdom of the Perfect True Guru.  
||1||Pause||

ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥

That heart, in which the Supreme Lord God abides, is the most beautiful place.

ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥

The Messenger of Death does not even approach those who chant the Glorious Praises of the Lord with the tongue. ||1||

ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥

I have not understood the wisdom of serving Him, nor have I worshipped Him in meditation.

ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥

You are my Support, O Life of the World; O my Lord and Master, Inaccessible and Incomprehensible. ||2||

ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥

When the Lord of the Universe became merciful, sorrow and suffering departed.

ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥

The hot winds do not even touch those who are protected by the True Guru.  
||3||

ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥

The Guru is the All-pervading Lord, the Guru is the Merciful Master; the Guru is the True Creator Lord.

ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥

When the Guru was totally satisfied, I obtained everything. Servant Nanak is forever a sacrifice to Him. ||4||2||170||